

ਸਾਰਗ ਮਹਲਾ ੫ ॥

Saarang, Fifth Mehl:

ਧੂਰਤੁ ਸੋਈ ਜਿ ਧੁਰ ਕਉ ਲਾਗੈ ॥

He alone is a Dhoorat, who is attached to the Primal Lord God.

ਸੋਈ ਧੁਰੰਧਰੁ ਸੋਈ ਬਸੁੰਧਰੁ ਹਰਿ ਏਕ ਪ੍ਰੇਮ ਰਸ ਖਾਗੈ ॥੧॥ ਰਹਾਉ ॥

He alone is a Dhurandhar, and he alone is a Basundhar, who is absorbed in the sublime essence of Love of the One Lord. ||1||Pause||

ਬਲਬੰਚ ਕਰੈ ਨ ਜਾਨੈ ਲਾਭੈ ਸੋ ਧੂਰਤੁ ਨਹੀ ਮੂੜਾ ॥

One who practices deception and does not know where true profit lies is not a Dhoorat - he is a fool.

ਸੁਆਰਥੁ ਤਿਆਗਿ ਅਸਾਰਥਿ ਰਚਿਓ ਨਹ ਸਿਮਰੈ ਪ੍ਰਭੁ ਰੂੜਾ ॥੧॥

He abandons profitable enterprises and is involved in unprofitable ones. He does not meditate on the Beauteous Lord God. ||1||

ਸੋਈ ਚਤੁਰੁ ਸਿਆਣਾ ਪੰਡਿਤੁ ਸੋ ਸੂਰਾ ਸੋ ਦਾਨਾ ॥

He alone is clever and wise and a religious scholar, he alone is a brave warrior, and he alone is intelligent,

ਸਾਧਸੰਗਿ ਜਿਨਿ ਹਰਿ ਹਰਿ ਜਪਿਓ ਨਾਨਕ ਸੋ ਪਰਵਾਨਾ ॥੨॥੬੭॥੯੦॥

who chants the Name of the Lord, Har, Har, in the Saadh Sangat, the Company of the Holy. O Nanak, he alone is approved. ||2||67||90||